

ਤੁਹਾਡਾ ਬੱਚਾ ਅਤੇ ਖੇਡ

ਜਨਮ ਤੋਂ 3 ਸਾਲਾਂ ਤੱਕ

Your Child and Play From Birth to 3 Years

Punjabi – Number 92a
Child Development Series - May 2019

ਖੇਡ ਤੰਦਰਸਤ ਵਿਕਾਸ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ। ਖੇਡ ਅਤੇ ਉਤਸ਼ਕਤਾ ਰਾਹੀਂ, ਤੁਹਾਡਾ ਬੱਚਾ ਭਾਸ਼ਾ ਸੰਬੰਧੀ ਹੁਨਰ, ਸਹਿਯੋਗ ਅਤੇ ਸਾਂਝ ਵਰਗੇ ਸਮਾਜਕ ਹੁਨਰ ਅਤੇ ਸਰੀਰਕ ਅਤੇ ਸੌਚਣ ਸੰਬੰਧੀ ਹੁਨਰ ਜਿਵੇਂ ਕਿ ਚੀਜ਼ਾਂ ਕਿਵੇਂ ਕਰਨੀਆਂ ਹਨ ਜਾਂ ਚੀਜ਼ਾਂ ਕਿਵੇਂ ਕੰਮ ਕਰਦੀਆਂ ਹਨ, ਵਿਕਸਤ ਕਰਦਾ ਹੈ।

ਤੁਹਾਡਾ ਬੱਚਾ ਅਤੇ ਖੇਡ

ਮਾਤਾ-ਪਿਤਾ ਦੀ ਤੁਰ੍ਹਾਂ, ਤੁਸੀਂ ਆਪਣੇ ਬੱਚੇ ਨਾਲ ਖੇਡਣ ਵਾਲਾ ਪਹਿਲਾ ਵਿਅਕਤੀ ਹੁੰਦੇ ਹੋ। ਆਪਣੇ ਬੱਚੇ ਨਾਲ ਖੇਡਣਾ ਤੁਹਾਨੂੰ ਇਕ ਮਜ਼ਬੂਤ ਲਗਾਵ ਬਣਾਉਣ ਵਿਚ ਮਦਦ ਕਰਦਾ ਹੈ ਜੋ ਤੁਹਾਡੇ ਬੱਚੇ ਨੂੰ ਇਕ ਸੁਰੱਖਿਅਤ ਜਗ੍ਹਾ ਦੇਵੇਗਾ ਜਿੱਥੋਂ ਉਹ ਦੁਨੀਆ ਦੀ ਪੜ੍ਹੇਲੀ ਕਰ ਸਕਦੇ ਹਨ, ਜਿਵੇਂ ਜਿਵੇਂ ਉਹ ਵਿਕਸਿਤ ਹੁੰਦੇ। ਦੇਖਭਾਲ ਅਤੇ ਪੋਸ਼ਣ ਦੇ ਤਰੀਕੇ ਨਾਲ ਆਪਣੇ ਬੱਚੇ ਨੂੰ ਜਵਾਬ ਦੇਣਾ ਅਤੇ ਖੇਡਣਾ ਉਨ੍ਹਾਂ ਦੇ ਤੰਦਰਸਤ ਵਿਕਾਸ ਦੇ ਸਾਰੇ ਪਹਿਲੂਆਂ ਦਾ ਸਮਰਥਨ ਕਰੇਗਾ।

ਜਿਵੇਂ ਕਿ ਤੁਹਾਡਾ ਬੱਚਾ ਨਵਜਨੇ ਤੋਂ ਲੈ ਕੇ ਨਿਆਣਾ ਅਤੇ ਇਸ ਤੋਂ ਵੀ ਅੱਗੇ ਵਧਦਾ ਹੈ, ਖੇਡ ਨੂੰ ਉਨ੍ਹਾਂ ਦੇ ਜੀਵਨ ਵਿੱਚ ਅਤੇ ਉਨ੍ਹਾਂ ਨਾਲ ਤੁਹਾਡੇ ਸੰਬੰਧ ਵਿੱਚ ਇਕ ਮਹੱਤਵਪੂਰਣ ਸਥਾਨ ਰਹਿਣਾ ਚਾਹੀਦਾ ਹੈ।

“ਸਰਵ ਐਂਡ ਰਿਟਰਨ” (ਵਿਹਾਰ ਅਤੇ ਜਵਾਬ) ਦਾ ਸਿਧਾਂਤ ਇਕ ਮਹੱਤਵਪੂਰਣ ਵਿਚਾਰ ਹੈ ਜੋ ਤੁਹਾਡੇ ਬੱਚੇ ਨਾਲ ਖੇਡਣ ਦੇ ਸਮੇਂ ਜਾਂ ਦਿਨ ਦੇ ਹੋਰ ਸਮੇਂ 'ਤੇ ਤੁਹਾਡੀ ਗੱਲਬਾਤ ਲਈ ਮਾਰਗ ਦਰਸ਼ਨ ਕਰ ਸਕਦਾ ਹੈ। ਧਿਆਨ ਦਿਓ ਕਿ ਤੁਹਾਡਾ ਬੱਚਾ ਤੁਹਾਡੇ ਲਈ ਕੀ “ਸਰਵ” (ਵਿਹਾਰ) ਕਰ ਰਿਹਾ ਹੈ, ਜਿਵੇਂ ਕਿ ਮੁਸਕਰਾਹਾਟ ਜਾਂ ਕਿਵਾਬ ਜਾਂ ਖਿੱਡੇ ਵਿੱਚ ਦਿਲਚਸਪੀ, ਅਤੇ ਉਸ ਦਿਲਚਸਪੀ ਨੂੰ “ਰਿਟਰਨ” (ਜਵਾਬ) ਕਰੇ। ਦੁਹਰਾਈ ਗਈ, ਸਕਾਰਾਤਮਕ “ਸਰਵ ਐਂਡ ਰਿਟਰਨ” ਗੱਲਬਾਤ ਤੁਹਾਡੇ ਬੱਚੇ ਦੇ ਤੰਦਰਸਤ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾ ਸਕਦੀ ਹੈ।

ਬਾਲਾਂ ਲਈ ਖੇਡ

ਆਪਣੇ ਬੱਚੇ ਵੱਲ ਧਿਆਨ ਦੇ ਕੇ, ਤੁਸੀਂ ਉਨ੍ਹਾਂ ਨੂੰ ਦੱਸੋ ਸੰਕੇਤਾਂ ਨੂੰ ਸਿੱਖੋਗੇ ਕਿ ਉਹ ਤੁਹਾਨੂੰ ਦੱਸਣ ਲਈ ਕਰਦੇ ਹਨ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ ਅਤੇ ਉਹ ਕਿਵੇਂ ਮਹਿਸੂਸ ਕਰ ਰਹੇ ਹਨ। ਇਹ ਸੰਕੇਤ ਤੁਹਾਨੂੰ ਇਹ ਜਾਣ ਵਿੱਚ ਵੀ ਸਹਾਇਤਾ ਕਰਨਗੇ ਕਿ ਤੁਹਾਡਾ ਬੱਚਾ ਕਦੇ ਗੱਲਬਾਤ ਕਰਨ ਅਤੇ ਖੇਡਣ ਲਈ ਤਿਆਰ ਹੁੰਦਾ ਹੈ ਅਤੇ ਕਦੇ ਉਨ੍ਹਾਂ ਨੂੰ ਉਤੇਜਿਤ ਹੋਣ ਤੋਂ ਥੋੜ੍ਹੀ ਬ੍ਰੇਕ ਦੀ ਲੋੜ ਹੁੰਦੀ ਹੈ।

ਬੱਚੇ ਲਈ ਬਹੁਤ ਸਾਰੀ ਭਾਸ਼ਾ ਵਾਲਾ ਵਾਤਾਵਰਣ ਬਹੁਤ ਵਧੀਆ ਹੁੰਦਾ ਹੈ। ਆਪਣੇ ਬੱਚੇ ਨਾਲ ਗੱਲ ਕਰੋ ਕਿ ਤੁਸੀਂ ਕੀ ਕਰ ਰਹੇ ਹੋ ਜਾਂ ਉਹ ਕਿਵੇਂ ਮਹਿਸੂਸ ਕਰ ਰਿਹਾ ਹੈ। ਉਦਾਹਰਣ ਦੇ ਲਈ, ਕਰੋ, “ਮੈਂ ਤੁਹਾਡਾ ਡਾਇਪਰ ਬਦਲ ਰਹੀ/ਰਿਹਾ ਹਾਂ ਅਤੇ ਤੁਸੀਂ ਪਰੋਸਾਨ ਹੋ ਕਿਉਂਕਿ ਤੁਸੀਂ ਆਪਣੇ ਪਜਾਮੇ ਵਿੱਚ ਆਰਾਮਦਾਇਕ ਹੋਣਾ ਚਾਹੁੰਦੇ ਹੋ।” ਵਸਤੂਆਂ ਅਤੇ ਰੰਗਾਂ ਵਰਗੀਆਂ ਚੀਜ਼ਾਂ ਵੱਲ ਸੰਕੇਤ ਕਰੋ ਅਤੇ ਉਹਨਾਂ ਦਾ ਨਾਮ ਦੱਸੋ। ਬੱਚਿਆਂ ਨੂੰ ਕਿਤਾਬਾਂ ਵਿੱਚ ਰੰਗੀਨ ਤਸਵੀਰਾਂ ਅਤੇ ਤੁਹਾਡੀ ਆਵਾਜ਼ ਜਿਵੇਂ ਤੁਸੀਂ ਪੜ੍ਹੇ ਹੋ ਪਾਸੇ ਹੁੰਦੀ ਹੈ। ਆਪਣੇ ਬੱਚੇ ਲਈ ਪੜ੍ਹਨਾ ਸ਼ੁਰੂ ਕਰਨਾ ਕਦੇ ਵੀ ਬਹੁਤ ਜਲਦੀ ਨਹੀਂ ਹੁੰਦਾ। ਵੱਖੋਂ ਵੱਖਰੀਆਂ ਭਾਸ਼ਾਵਾਂ ਵਿੱਚ ਬੋਲਣਾ ਅਤੇ ਕਿਤਾਬਾਂ ਪੜ੍ਹਨਾ ਤੁਹਾਡੇ ਬੱਚੇ ਨੂੰ ਨਹੀਂ ਉਲਲਾਏਗਾ।

ਬੱਚੇ ਵੀ ਸੰਗੀਤ ਪਸੰਦ ਕਰਦੇ ਹਨ ਅਤੇ ਜਦੋਂ ਤੁਸੀਂ ਉਨ੍ਹਾਂ ਲਈ ਗਾਉਂਦੇ ਹੋ। ਉਹ ਸੰਗੀਤ ਵਜਾਓ ਜਿਹੜਾ ਤੁਸੀਂ ਪਸੰਦ ਕਰਦੇ ਹੋ ਅਤੇ ਸੰਭਾਵਨਾ ਹੈ ਕਿ ਤੁਹਾਡਾ ਬੱਚਾ ਵੀ ਉਸ ਨੂੰ ਪਸੰਦ ਕਰੇਗਾ। ਆਵਾਜ਼ ਨੂੰ ਧੀਮਾ ਰੱਖਣਾ ਯਾਦ ਰੱਖੋ।

ਬੱਚੇ ਸਪਰਸ਼ ਰਾਹੀਂ ਵੀ ਸਿੱਖਦੇ ਹਨ। ਉਨ੍ਹਾਂ ਨੂੰ ਬਹੁਤ ਸਾਰੇ ਆਕਾਰ ਅਤੇ ਬਣਤਰਾਂ ਦੇ ਕੇ ਉਨ੍ਹਾਂ ਦੀ ਦੁਨੀਆਂ ਦੀ ਪੜ੍ਹੇਲੀ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕਰੇ। ਉਨ੍ਹਾਂ ਨਾਲ ਗੱਲ ਕਰੋ ਜਿਵੇਂ ਉਹ ਵੱਖ ਵੱਖ ਚੀਜ਼ਾਂ ਨੂੰ ਮਹਿਸੂਸ ਕਰਦੇ ਹਨ, ਜਿਵੇਂ ਕਿ ਇੱਕ ਭਰਿਆ ਹੋਇਆ ਨਰਮ ਖਿੱਡੋਣਾ। ਬੱਚੇ ਆਵਾਜ਼ਾਂ ਪੈਦਾ ਕਰਨਾ ਪਸੰਦ ਕਰਦੇ ਹਨ, ਇਸ ਲਈ ਪਲਾਸਟਿਕ ਦੀਆਂ ਚਾਬੀਆਂ ਜਾਂ ਛਣਕਣਿਆਂ ਵਰਗੇ ਖਿੱਡੋਣੇ ਵਿਚ।

ਕੋਈ ਵੀ ਖਿੱਡੋਣਾ ਜੋ ਟਾਇਲਟ ਪੈਪਰ ਰੋਲ ਦੇ ਵਿੱਚ ਫੁੱਟ ਹੋ ਸਕਦਾ ਹੈ ਉਹ ਬਹੁਤ ਛੋਟਾ ਹੈ ਅਤੇ ਦਸ ਘੁੱਟਣ ਦਾ ਕਾਰਨ ਬਣ ਸਕਦਾ ਹੈ। ਇਹ ਸੁਨਿਸ਼ਚਿਤ ਕਰੋ ਕਿ ਖਿੱਡੋਣਾ ਛੋਟਾ ਨਹੀਂ ਬਣਾਇਆ ਜਾ ਸਕਦਾ।

ਹਰ ਰੋਜ਼ ਆਪਣੇ ਬੱਚੇ ਨਾਲ ਲਾਡ-ਪਿਆਰ ਕਰਨ ਅਤੇ ਖੇਡਣ ਲਈ ਸਮਾਂ ਕੱਢੋ। ਆਪਣੇ ਬੱਚੇ ਨੂੰ ਪਹਿਲੇ 6 ਮਹੀਨਿਆਂ ਦੇ ਦੌਰਾਨ ਆਪਣੇ ਨੇੜੇ ਪਕੜੋ। ਆਪਣੇ ਬੱਚੇ ਨੂੰ ਅੱਖਾਂ ਵਿੱਚ ਦੌੜੋ ਅਤੇ ਉਨ੍ਹਾਂ ਦੇ ਭਾਵਾਂ ਨੂੰ ਦੁਹਰਾਓ। ਆਪਣੇ ਬੱਚੇ ਲਈ ਮੁਸਕਰਾਓ ਅਤੇ ਗਾਓ। ਇਹ ਤੁਹਾਡੇ ਬੱਚੇ ਨੂੰ ਤੁਹਾਡੇ ਨਾਲ ਜੁੜਨ ਅਤੇ ਸਿਹਤਮੰਦ ਤਰੀਕਿਆਂ ਨਾਲ ਵੱਧੇਣ ਵਿੱਚ ਸਹਾਇਤਾ ਕਰੇਗਾ।

ਟੰਮੀ ਟਾਇਮ ਉਹ ਹੁੰਦਾ ਹੈ ਜਦੋਂ ਤੁਸੀਂ ਆਪਣੇ ਜਾਗਦੇ ਹੋਏ ਬੱਚੇ ਨੂੰ ਉਸ ਦੇ ਪੇਟ ਜਾਂ ਪਾਸੇ ਦੇ ਵੱਲ ਲਿਟਾਉਂਦੇ ਹੋ। ਤੁਸੀਂ ਟੰਮੀ ਟਾਇਮ ਲਈ ਆਪਣੇ ਬੱਚੇ ਨੂੰ ਫਰਸ਼ ਤੇ, ਸੁਰੱਖਿਅਤ ਸਥਤ ਤਲ ਤੇ, ਆਪਣੀ ਗੋਦੀ ਵਿੱਚ ਜਾਂ ਆਪਣੀ ਛਾਡੀ ਤੋਂ ਲਿਟਾ ਸਕਦੇ ਹੋ। ਇਹ ਸਿਫਾਰਸ਼ ਕੀਤੀ ਜਾਂਦੀ ਹੈ ਕਿ ਬੱਚਿਆਂ ਨੂੰ ਪੂਰੇ ਦਿਨ ਦੇ ਦੌਰਾਨ ਨਿਗਰਾਨੀ ਹੋਣ ਬਹੁਤ ਸਾਰਾ ਟੰਮੀ ਟਾਇਮ ਮਿਲੇ। ਟੰਮੀ ਟਾਇਮ ਤੁਹਾਡੇ ਬੱਚੇ ਲਈ ਆਪਣੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਦਾ ਮੌਕਾ ਹੁੰਦਾ ਹੈ। ਇਹ ਉਹਨਾਂ ਨੂੰ ਸਮਾਜਿਕ ਅਤੇ ਭਾਵਨਾਤਮਕ ਤੌਰ ਤੇ ਵੱਧ ਵਿੱਚ ਸਹਾਇਤਾ ਕਰਦਾ ਹੈ ਜਦੋਂ ਉਹ ਮਾਪਿਆਂ, ਭੈਣਾਂ-ਭਰਾਵਾਂ, ਜਾਂ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਦੋਸਤਾਂ ਨਾਲ ਖੇਡਦੇ ਹਨ।

ਟੰਮੀ ਟਾਇਮ ਉਸ ਵੇਲੇ ਸ਼ੁਰੂ ਕਰੋ ਜਦੋਂ ਤੁਹਾਡਾ ਬੱਚਾ ਨਵਾਂ ਜੰਮਿਆ ਹੁੰਦਾ ਹੈ। ਕੁਝ ਬੱਚੇ ਟੰਮੀ ਟਾਇਮ ਪਸੰਦ ਨਹੀਂ ਕਰਦੇ। ਤੁਹਾਨੂੰ ਆਪਣੇ ਬੱਚੇ ਨੂੰ ਟੰਮੀ ਟਾਇਮ ਦਾ ਅਨੰਦ ਲੈਣ ਵਿੱਚ ਮਦਦ ਕਰਨੀ ਪੈ ਸਕਦੀ ਹੈ। ਅਜਿਹਾ ਕਰਨ ਦੇ ਕੁਝ ਤਰੀਕੇ ਇਹ ਹਨ:

- ਹੌਲੀ ਹੌਲੀ ਹਰ ਦਿਨ ਵਧੇਰੇ ਟੰਮੀ ਟਾਇਮ ਸ਼ਾਮਲ ਕਰਨ।
- ਆਪਣੇ ਬੱਚੇ ਨਾਲ ਗੱਲ ਕਰਨਾ ਅਤੇ ਗਾਓ।
- ਆਪਣੇ ਬੱਚੇ ਨੂੰ ਦੇਖਣ ਲਈ ਦਿਲਚਸਪ ਚੀਜ਼ਾਂ ਦੇਣਾ, ਜਿਵੇਂ ਕਿ ਚਮਕਦਾਰ ਰੰਗਾਂ ਦੇ ਖਿੱਡੋਣੇ ਜਾਂ ਇੱਕ ਸ਼ੀਸ਼ਾ।
- ਆਪਣੇ ਬੱਚੇ ਦੀਆਂ ਬਾਹਵਾਂ ਅਤੇ ਲੱਤਾਂ ਨੂੰ ਨਰਮੀ ਨਾਲ ਛੂਣਾ ਜਾਂ ਮਾਲਿਸ਼ ਕਰਨਾ।
- ਫਰਸ਼ ਤੇ ਬੈਠਣਾ ਤਾਂ ਕਿ ਤੁਹਾਡਾ ਬੱਚਾ ਤੁਹਾਡਾ ਚਿਹਰਾ ਦੇਖ ਸਕੇ।
- ਆਪਣੇ ਬੱਚੇ ਦੇ ਸਿਰ ਨੂੰ ਸਹਾਰਾ ਦੇਣ ਲਈ ਬੱਚੇ ਦੀ ਠੋੜੀ ਦੇ ਬਲੇ ਉਸ ਵੇਲੇ ਤੱਕ ਆਪਣਾ ਹੱਥ ਰੱਖਣਾ ਜਦੋਂ ਤੱਕ ਕਿ ਤੁਹਾਡਾ ਬੱਚਾ ਆਪਣੇ ਆਪ ਅਜਿਹਾ ਕਰ ਸਕਣ ਲਈ ਕਾਫੀ ਤਾਕਤਵਰ ਨਹੀਂ ਹੋ ਜਾਂਦਾ।
- ਇੱਕ ਤੌਲੀਏ ਨੂੰ ਰੋਲ ਕਰਨਾ ਅਤੇ ਇਸਨੂੰ ਆਪਣੇ ਬੱਚੇ ਦੀ ਛਾਡੀ ਦੇ ਹੇਠਾਂ ਰੱਖਣਾ ਅਤੇ ਸਹਾਰਾ ਦੇਣ ਲਈ ਉਨ੍ਹਾਂ ਦੀਆਂ ਬਾਹਾਂ ਨੂੰ ਉਪਰ ਰੱਖਣਾ।

ਸੁਰੂ ਕਰਨ ਲਈ ਬੱਚੇ ਬੇਬੀ ਕੈਰੀਅਰ ਜਾਂ ਸਟੌਲਰ ਵਿੱਚ ਸੈਰ ਦਾ ਅਨੰਦ ਲੈਂਦੇ ਹਨ, ਪਰ ਕੋਸ਼ਿਸ਼ ਕਰੋ ਆਪਣੇ ਬੱਚੇ ਨੂੰ ਇਕ ਘੰਟੇ ਤੋਂ ਵੱਧ ਸਮੇਂ ਲਈ ਕੈਰੀਅਰ ਜਾਂ ਸਟੌਲਰ ਵਿੱਚ ਨਾ ਰੱਖੋ। ਜਿਵੇਂ ਜਿਵੇਂ ਉਹ ਵੱਡੇ ਹੁੰਦੇ ਹਨ, ਬੱਚਿਆਂ ਨੂੰ ਖੇਡਣਾ ਅਤੇ ਬਾਹਰ ਪ੍ਰਿਮਾਨਾ ਚੰਗਾ ਲਗਦਾ ਹੈ।

ਸਮਾਜਿਕ ਅਤੇ ਭਾਵਨਾਤਮਕ ਖੇਡ ਬਾਰੇ ਵਧੇਰੇ ਜਾਣਕਾਰੀ ਲਈ,
www.decode.ca/wp-content/uploads/MOVE_Family_Resource.pdf
(PDF 4.18 MB) 'ਤੇ ਲੀਪ ਬੀ.ਸੀ. ਦੀ ਗਾਈਡ ਮੁੱਲ ਵਿੱਚ ਮੀ ਫੋਰਮ ਬਰਬ ਟੂ ਥੂ (Move with Me from Birth to Three) 'ਤੇ ਜਾਓ। ਇਸ ਗਾਈਡ ਵਿੱਚ ਤੁਹਾਡੇ ਬੱਚੇ ਦੇ ਵਿਕਾਸ ਲਈ ਮਨੋਰੰਜਨ ਨਾਲ ਭਰੀਆਂ 40 ਗਤੀਵਿਧੀਆਂ ਸ਼ਾਮਲ ਹਨ।

ਰਿਤੁਨ ਵਾਲੇ ਬੱਚਿਆਂ ਲਈ ਖੇਡ

ਜਿਵੇਂ ਜਿਵੇਂ ਤੁਹਾਡਾ ਬੱਚਾ ਵੱਡਾ ਹੁੰਦਾ ਹੈ, ਮਾਹਰ ਸਿਫਾਰਸ਼ ਕਰਦੇ ਹਨ ਕਿ ਮਾਪੇ ਉਨ੍ਹਾਂ ਦੇ ਬੱਚਿਆਂ ਨੂੰ ਹੇਠਾਂ ਲਿਖੇ ਅਨੁਸਾਰ ਖੇਡਣਾ ਲਈ ਸਹਾਰਾ ਦੇਣ ਅਤੇ ਉਤਸ਼ਾਹਿਤ ਕਰਨ:

- ਕਿਰਿਆਸ਼ੀਲ ਢੰਗ ਨਾਲ ਖੇਡਣਾ – ਰਿਤੁਨ ਵਾਲੇ ਬੱਚਿਆਂ ਨੂੰ ਮਜ਼ਬੂਤ ਹੱਡੀਆਂ, ਮਾਸਪੇਸ਼ੀਆਂ, ਇਲ ਅਤੇ ਫੇਵਰੇ ਬਣਾਉਣ ਲਈ ਹਰ ਰੋਜ਼ ਘੱਟੋਂ ਘੱਟ 180 ਮਿੰਟਾਂ ਦੀ ਸੰਗੀਰ ਗਤੀਵਿਧੀ ਦੀ ਲੋੜ ਹੈ। ਨੱਚਣਾ, ਰੱਸੀ ਟੱਪੱਣਾ, ਕੁੱਦਣਾ ਜਾਂ ਭੱਜਣਾ ਅਜ਼ਮਾਓ।
- ਸਾਂਝਾ ਕਰਨ ਵਰਗੇ ਸਮਾਜਕ ਹੁਨਰ ਵਿਕਸਤ ਕਰਨ ਲਈ ਜਦੋਂ ਸੰਭਵ ਹੋਏ ਦੂਸਰੇ ਬੱਚਿਆਂ ਨਾਲ ਖੇਡਣਾ।
- ਅਜਿਹੇ ਢੰਗਾਂ ਨਾਲ ਖੇਡਣਾ ਜਿਹੜੇ ਬੱਚੇ ਦੀ ਸਿਰਜਣਾਤਮਕਤਾ, ਉਤਸੁਕਤਾ ਅਤੇ ਸਵੈ-ਅਭਿਵਿਅਕਤੀ ਨੂੰ ਅਗੇ ਵਧਾਉਂਦੇ ਹਨ। ਬੱਚਿਆਂ ਨੂੰ ਦੁਨੀਆ ਬਾਰੇ ਸਿੱਖਣ ਅਤੇ ਪੱਤੜੋਲ ਕਰਨ ਲਈ ਚੁਲਬਲੇ ਮੌਕਿਆਂ ਦੀ ਜ਼ਰੂਰਤ ਹੁੰਦੀ ਹੈ।

ਬੱਚਿਆਂ ਨੂੰ ਵੱਧਣ, ਸਿੱਖਣ ਅਤੇ ਵਿਕਸਤ ਹੋਣ ਲਈ ਮਹਿੰਗੇ ਜਾਂ ਫੈਂਸੀ ਖਿੱਡੋਹਿਆਂ ਦੀ ਲੋੜ ਨਹੀਂ ਹੁੰਦੀ। ਜੋ ਉਨ੍ਹਾਂ ਨੂੰ ਚਾਹੀਦਾ ਹੈ ਉਹ ਹੈ ਕੋਈ ਉਨ੍ਹਾਂ ਨਾਲ ਗੱਲ ਕਰਨ ਵਾਲਾ, ਇਹ ਦੇਖਣ ਵਾਲਾ ਕਿ ਉਹ ਕੀ ਕਰਦੇ ਹਨ, ਅਤੇ ਜਦੋਂ ਉਹ ਪਰੇਸ਼ਾਨ ਹੁੰਦੇ ਹਨ ਉਨ੍ਹਾਂ ਨੂੰ ਦਿਲਾਸਾ ਦੇਣ ਵਾਲਾ। “ਸਰਵ ਐਂਡ ਰਿਟਰਨ” (ਵਿਹਾਰ ਅਤੇ ਜਵਾਬ) ਦਾ ਸਿਧਾਂਤ ਤੁਹਾਡੇ ਬੱਚੇ ‘ਤੇ ਲਾਗੂ ਹੁੰਦਾ ਹੈ। ਤੁਹਾਡੇ ਬੱਚੇ ਦੀਆਂ ਦਿਲਚਸਪੀਆਂ ਵਿੱਚ ਦਿਲਚਸਪੀ ਰੱਖਦੇ ਹੋਏ ਖੇਡ ਦੁਆਰਾ ਸਿੱਖਣ ਨੂੰ ਉਤਸ਼ਾਹਤ ਕਰੋ। ਆਪਣੇ ਬੱਚੇ ਦੀ ਸੇਧ ਦੇ ਅਧਾਰ ਤੇ ਨਵੇਂ ਖਿੱਡੋਹੇ ਜਾਂ ਗਤੀਵਿਧੀਆਂ ਦੀ ਪੇਸ਼ਕਸ਼ ਕਰੋ। ਜਦੋਂ ਤੁਹਾਡੇ ਬੱਚੇ ਦੀ ਖੇਡ ਦੁਆਰਾ ਕੀਤੀ ਜਾ ਰਹੀ ਖੋਜ ਉਹਨਾਂ ਨੂੰ ਪਰੇਸ਼ਾਨ ਕਰਦੀ ਹੈ (ਉਦਾਹਰਣ ਵਜੋਂ, ਉਹਨਾਂ ਦਾ ਬਲਾਕ ਟਾਵਰ ਫਿੱਗ ਗਿਆ ਹੈ), ਤਾਂ ਧੀਰਜਵਾਨ ਅਤੇ ਹਮਦਰਦ ਰਹੋ। ਇਹ ਉਨ੍ਹਾਂ ਨੂੰ ਖੇਡ ਦੁਆਰਾ ਪੱਤੜੋਲ ਕਰਨ ਅਤੇ ਸਿੱਖਣ ਦਾ ਭਰੋਸਾ ਰੱਖਣ ਵਿੱਚ ਸਹਾਇਤਾ ਕਰੋਗਾ।

ਸਮੇਂ ਦੇ ਨਾਲ, ਰਿਤੁਨ ਵਾਲੇ ਬੱਚੇ ਘਰ ਦੇ ਵਿੱਚ ਦੀਆਂ ਸਰਗਰਮੀਆਂ ਵਿੱਚ ਮਾਤਾ-ਪਿਤਾ ਦੀ ਸਹਾਇਤਾ ਕਰਨ ਦੀ ਪੇਸ਼ਕਸ਼ ਕਰਨਗੇ। ਰਚਨਾਤਮਕ ਅਤੇ ਸੁਰੱਖਿਅਤ ਤਰੀਕਿਆਂ ਦਾ ਪਤਾ ਲਗਾਓ ਜਿਸ ਨਾਲ ਤੁਹਾਡਾ ਬੱਚਾ ਤੁਹਾਡੀ ਮਦਦ ਕਰ ਸਕਦਾ ਹੈ। ਘਰ ਦੇ ਵਿੱਚ ਮਦਦ ਕਰਨ ਨਾਲ ਬੱਚਿਆਂ ਨੂੰ ਕਾਰਨ ਅਤੇ ਪ੍ਰਭਾਵ, ਨਵੇਂ ਹੁਨਰ, ਨਵੇਂ ਸ਼ਬਦਾਂ ਅਤੇ ਵਿਸ਼ਵ ਦੇ ਗਿਆਨ ਨੂੰ ਸਿੱਖਣ ਦੇ ਹੋਰ ਮੌਕੇ ਮਿਲਦੇ ਹਨ।

ਖੇਡ ਦੀਆਂ ਕਿਸਮਾਂ

ਹਾਲਾਂਕਿ ਕਦੀ ਕਦਾਈਂ ਤੁਸੀਂ ਆਪਣੇ ਬੱਚੇ ਦੀਆਂ ਖੇਡ ਸੰਬੰਧੀ ਗਤੀਵਿਧੀਆਂ ਦਾ ਪ੍ਰਬੰਧ ਕਰ ਸਕਦੇ ਹੋ, ਜਾਂ ਕਦੀ ਵਾਰ ਬੱਚਿਆਂ ਨੂੰ ਕਈ ਗਤੀਵਿਧੀਆਂ ਦੇ ਵਿਚਕਾਰ ਚੋਣ ਦੇਣੀ ਪੈਂਦੀ ਹੈ, ਖੇਡ ਨੂੰ ਸਿੰਨਾ ਸੰਭਵ ਹੋ ਸਕੇ ਸਹਿਜ ਅਤੇ ਗੈਰ-ਸੰਗਠਿਤ ਹੋਣਾ ਚਾਹੀਦਾ ਹੈ। ਜਦੋਂ ਬੱਚਿਆਂ ਨੂੰ ਉਨ੍ਹਾਂ ਦੀ ਆਪਣੀ ਗਤੀ ਤੇ ਪੱਤੜੋਲ ਕਰਨ ਜਾਂ ਹਿਲਣ ਜੁਲਣ ਦੀ ਖੁੱਲ੍ਹ ਹੁੰਦੀ ਹੈ, ਤਾਂ ਉਹ ਸਭ ਤੋਂ ਜਿਆਦਾ ਸਿੱਖਦੇ ਹਨ।

ਬੱਚੇ ਖੇਡ ਦੀਆਂ ਵੱਖ ਵੱਖ ਕਿਸਮਾਂ ਰਾਹੀਂ ਸਿੱਖਦੇ ਹਨ। ਤੁਸੀਂ ਆਪਣੇ ਬੱਚੇ ਨੂੰ ਸ਼ਾਇਦ ਹੇਠਾਂ ਲਿਖੇ ਢੰਗਾਂ ਨਾਲ ਖੇਡਦਾ ਦੇਖੋਗੇ:

- ਇਕਲੋਂ ਖੇਡਣਾ (Solitary play) – ਇਹ ਉਸ ਵੇਲੇ ਹੈ ਜਦੋਂ ਤੁਹਾਡਾ ਬੱਚਾ ਇਕੱਲਾ ਆਪਣੇ ਆਪ ਖੇਡਦਾ ਹੈ। ਸਾਰੇ ਬੱਚੇ ਕਦੀ ਕਦਾਈਂ ਇਕੱਲਾ ਖੇਡਣਾ ਪਸੰਦ ਕਰਦੇ ਹਨ

• ਬਰਾਬਰ ਖੇਡਣਾ (Parallel play) – ਇਹ ਉਸ ਵੇਲੇ ਹੁੰਦਾ ਹੈ ਜਦੋਂ ਤੁਹਾਡਾ ਬੱਚਾ ਕਿਸੀ ਦੂਸਰੇ ਬੱਚੇ ਦੇ ਕੋਲ ਖੇਡਦਾ ਹੈ, ਪਰ ਉਹ ਆਪਸ ਵਿੱਚ ਗੱਲਬਾਤ ਨਹੀਂ ਕਰਦੇ ਜਾਂ ਇਕੱਠੇ ਨਹੀਂ ਖੇਡਦੇ। ਬੱਚਿਆਂ ਨੂੰ ਬਰਾਬਰ ਖੇਡਣ ਵਿੱਚ ਮਜ਼ਾ ਆਉਂਦਾ ਹੈ ਜਿਥੇ ਉਹ ਅਕਸਰ ਦੇਖਦੇ ਹਨ ਕਿ ਦੂਸਰੇ ਕੀ ਕਰ ਰਹੇ ਹਨ ਅਤੇ ਉਸ ਦੀ ਨਕਲ ਕਰਦੇ ਹਨ

• ਨਕਲ ਕਰਨ ਵਾਲਾ ਖੇਡ (Imitative play) – ਬੱਚੇ ਇੱਕ ਦੂਸਰੇ ਦੀ ਨਕਲ ਜਾਂ ਕਾਪੀ ਕਰਦੇ ਹਨ

• ਸਮਾਜਕ ਗਤੀਵਿਧੀ (Social activity) – ਇਹ ਦੂਸਰਿਆਂ ਨਾਲ ਖੇਡਣ ਅਤੇ ਅਨੰਦ ਮਾਣਨ ਵਲ ਪਹਿਲਾ ਕਦਮ ਹੈ। 2 ਸਾਲ ਦੀ ਉਮਰ ਤੋਂ ਪਹਿਲਾਂ, ਤੁਹਾਡਾ ਬੱਚਾ ਖਿੱਡੋਹੇ ਪੇਸ਼ ਕਰੇਗਾ ਅਤੇ ਦੂਸਰੇ ਬੱਚਿਆਂ ਨਾਲ ਸੰਚਾਰ ਕਰੇਗਾ

• ਸਹਿਯੋਗੀ ਖੇਡ (Cooperative play) – ਜਿਵੇਂ ਜਿਵੇਂ ਤੁਹਾਡਾ ਬੱਚਾ ਵੱਡਾ ਹੁੰਦਾ ਹੈ, ਉਹ ਦੂਸਰੇ ਬੱਚਿਆਂ ਨਾਲ ਖੇਡਣਾ ਸ਼ੁਰੂ ਕਰਨਗੇ, ਆਮਤੌਰ ਤੇ 3 ਸਾਲ ਜਾਂ ਉਸ ਤੋਂ ਵੱਧ ਉਮਰ ਤੇ

ਖੇਡਣ ਦੌਰਾਨ ਸੁਰੱਖਿਆ

ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਆਪਣੇ ਬੱਚੇ ਨੂੰ ਖਤਰਨਾਕ ਚੀਜ਼ਾਂ ਨੂੰ ਫੜਨ ਜਾਂ ਪੌੜੀਆਂ ਤੋਂ ਹੇਠਾਂ ਡਿੱਗਣ ਤੋਂ ਬਚਾਉਣ ਲਈ ਉਨ੍ਹਾਂ ਦੇ ਅੱਗੇ ਰਹੋ। ਆਪਣੇ ਘਰ ਨੂੰ ਚਾਈਲਡ-ਪ੍ਰਾਵਿੰਸ ਅਤੇ ਖੇਡ ਲਈ ਸੁਰੱਖਿਅਤ ਜਗ੍ਹਾ ਬਣਾਓ। ਆਪਣੇ ਬੱਚੇ ਨੂੰ ਸੁਰੱਖਿਅਤ ਰੱਖ ਬਾਰੇ ਵਧੇਰੇ ਜਾਣਕਾਰੀ ਲਈ, www.bccchildrens.ca/Child-Safety-Site/Documents/homesafetychecklist.pdf, 'ਤੇ ਬੀ ਸੀ ਚਿਲਡਰਨਜ਼ ਹਸਪਤਾਲ ਦੀ ਹੋਮ ਸੇਟਟੀ ਚੈਕਲਿਸਟ ਦੇਖੋ, ਜਾਂ www.health.gov.bc.ca/library/publications/year/2019/TFS-3rd-edition-FINAL-Nov2019.pdf (PDF 14.46 MB) 'ਤੇ ਟੈਂਡਲਰ ਦੇ ਪਹਿਲੇ ਕਦਮ (Toddler's First Steps) 'ਤੇ ਜਾਓ।

ਹੋਰ ਜਾਣਕਾਰੀ ਲਈ

ਬੱਚੇ ਦੀ ਸਿਹਤ ਅਤੇ ਵਿਕਾਸ ਬਾਰੇ ਹੋਰ ਜਾਣਕਾਰੀ ਲਈ, ਹੇਠਾਂ ਦਿੱਤੇ ਸਾਧਨ ਦੇਖੋ:

- HealthLinkBC File #92b ਤੁਹਾਡੇ ਬੱਚੇ ਦਾ ਵਿਕਾਸ ਜਨਮ ਤੋਂ 3 ਸਾਲਾਂ ਤੱਕ
- HealthLinkBC File #92c ਤੁਹਾਡੇ ਬੱਚੇ ਦੀਆਂ ਭਾਵਨਾਵਾਂ
- HealthLinkBC File #92d ਟਾਇਲ ਦੀ ਸਿੱਖਿਆ
- HealthLinkBC File #92e ਸੌਣ ਦਾ ਸਮਾਂ
- ਹੈਲਦੀ ਫੈਮੇਲੀਜ਼ ਬੀਸੀ (Healthy Families BC) - www.healthyfamiliesbc.ca/parenting
- ਬੇਬੀਜ਼ ਬੇਸਟ ਚਾਂਸ (Baby's Best Chance) (PDF 14.88 MB) - www.health.gov.bc.ca/library/publications/year/2019/BBC-7th-edition-FINAL-Nov2019.pdf

ਇਸ ਫਾਇਲ ਵਿਚਲੀ ਕੁਝ ਜਾਣਕਾਰੀ ਬੀਸੀ ਹੈਲਦੀ ਚਾਇਲਡ ਡੇਵੇਲਪਮੈਂਟ ਅਲਾਇੰਸ ਦੀ ਇਜਾਜ਼ਤ ਦੇ ਨਾਲ ਅਨੁਕੂਲ ਬਣਾਈ ਗਈ ਹੈ। ਹੋਰ ਜਾਣਕਾਰੀ ਲਈ www.childhealthbc.ca/initiatives/bc-healthy-child-development-alliance ਤੇ ਉਨ੍ਹਾਂ ਦੀ ਵੈੱਬਸਾਈਟ ਤੇ ਜਾਓ।